

ਬਿਲਾਵਲੁ ਮਹਲਾ ੫ ॥

Bilaaval, Fifth Mehl:

ਮਿਰਤੁ ਹਸੈ ਸਿਰ ਉਪਰੇ ਪਸੁਆ ਨਹੀ ਬੁਝੈ ॥

Death hovers over his head, laughing, but the beast does not understand.

ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥

Entangled in conflict, pleasure and egotism, he does not even think of death.
||1||

ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥

So serve your True Guru; why wander around miserable and unfortunate?

ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥

You gaze upon the transitory, beautiful safflower, but why do you get attached to it? ||1||Pause||

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥

You commit sins again and again, to gather wealth to spend.

ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥

But your dust shall mix with dust; you shall arise and depart naked. ||2||

ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥

Those for whom you work, will become your spiteful enemies.

ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥

In the end, they will run away from you; why do you burn for them in anger?
||3||

ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥

He alone becomes the dust of the Lord's slaves, who has such good karma upon his forehead.

ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

Says Nanak, he is released from bondage, in the Sanctuary of the True Guru.
||4||6||36||